

ਸਾਰਗ ਮਹਲਾ ੫ ॥ ਮੇਰੈ ਮਨਿ ਸਬਦੁ ਲਗੋ ਗੁਰ ਮੀਠਾ ॥ ਖੁਲਿਓ ਕਰਮੁ ਭਇਓ ਪਰਗਾਸਾ ਘਟਿ
ਘਟਿ ਹਰਿ ਹਰਿ ਡੀਠਾ ॥ ੧॥ ਰਹਾਉ ॥ ਪਾਰਬ੍ਰਹਮ ਆਜੋਨੀ ਸੰਭਉ ਸਰਬ ਥਾਨ ਘਟ ਬੀਠਾ ॥
ਭਇਓ ਪਰਾਪਤਿ ਅੰਮ੍ਰਿਤ ਨਾਮਾ ਬਲਿ ਬਲਿ ਪ੍ਰਭ ਚਰਣੀਠਾ ॥੧॥ ਸਤਸੰਗਤਿ ਕੀ ਰੇਣੁ ਮੁਖਿ ਲਾਗੀ
ਕੀਏ ਸਗਲ ਤੀਰਥ ਮਜਨੀਠਾ ॥ ਕਹੁ ਨਾਨਕ ਰੰਗਿ ਚਲੂਲ ਭਏ ਹੈ ਹਰਿ ਰੰਗੁ ਨ ਲਹੈ ਮਜੀਠਾ
॥੨॥੧੯॥੪੨॥ {ਪੰਨਾ 1212}

ਪਦਅਰਥ:- ਮੇਰੈ ਮਨਿ—ਮੇਰੇ ਮਨ ਵਿਚ। ਸਬਦੁ ਗੁਰ—ਗੁਰੂ ਦਾ ਸ਼ਬਦ। ਕਰਮੁ—ਬਖਸ਼ਿਸ਼ (ਦਾ ਦਰਵਾਜ਼ਾ)।
ਪਰਗਾਸਾ—(ਆਤਮਕ ਜੀਵਨ ਦਾ) ਚਾਨਣ। ਘਟਿ ਘਟਿ—ਹਰੇਕ ਸਰੀਰ ਵਿਚ। ਡੀਠਾ—ਮੈਂ ਵੇਖ ਲਿਆ ਹੈ।।
ਰਹਾਉ।

ਆਜੋਨੀ—ਅਜੋਨੀ, ਜਿਹੜਾ ਜੂਨਾਂ ਵਿਚ ਨਹੀਂ ਆਉਂਦਾ। ਸੰਭਉ—{ŌvXzBu } ਆਪਣੇ ਆਪ ਤੋਂ ਪਰਗਟ ਹੋਣ
ਵਾਲਾ। ਘਟ—ਸਰੀਰ। ਬੀਠਾ—ਬੈਠਾ ਹੋਇਆ, ਵਿਆਪਕ। ਅੰਮ੍ਰਿਤ—ਆਤਮਕ ਜੀਵਨ ਦੇਣ ਵਾਲਾ। ਬਲਿ
ਬਲਿ—ਕੁਰਬਾਨ, ਸਦਕੇ। ਚਰਣੀਠਾ—ਚਰਨ।।

ਰੇਣੁ—ਚਰਨ-ਧੂੜ। ਮੁਖਿ—ਮੂੰਹ ਉੱਤੇ। ਸਗਲ—ਸਾਰੇ। ਮਜਨੀਠਾ—ਇਸ਼ਨਾਨ। ਰੰਗਿ—ਪ੍ਰੇਮ-ਰੰਗ ਨਾਲ।
ਚਲੂਲ—ਗੂੜ੍ਹਾ ਲਾਲ। ਨ ਲਹੈ—ਨਹੀਂ ਉਤਰਦਾ। ਮਜੀਠਾ—ਮਜੀਠ (ਦੇ ਰੰਗ ਵਾਂਗ)।2।

ਅਰਥ:- ਹੇ ਭਾਈ! ਮੇਰੇ ਮਨ ਵਿਚ ਗੁਰੂ ਦਾ ਸ਼ਬਦ ਮਿੱਠਾ ਲੱਗ ਰਿਹਾ ਹੈ (ਸ਼ਬਦ ਦੀ ਬਰਕਤਿ ਨਾਲ ਮੇਰੇ ਵਾਸਤੇ)
ਪਰਮਾਤਮਾ ਦੀ ਮਿਹਰ (ਦਾ ਦਰਵਾਜ਼ਾ) ਖੁਲ੍ਹ ਗਿਆ ਹੈ, (ਮੇਰੇ ਹਿਰਦੇ ਵਿਚ ਆਤਮਕ ਜੀਵਨ ਦਾ) ਚਾਨਣ ਹੋ
ਗਿਆ ਹੈ, ਮੈਂ ਹਰੇਕ ਸਰੀਰ ਵਿਚ ਪਰਮਾਤਮਾ ਨੂੰ (ਵੱਸਦਾ) ਵੇਖ ਲਿਆ ਹੈ।। ਰਹਾਉ।

ਹੇ ਭਾਈ! (ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੈਨੂੰ ਇਉਂ ਦਿੱਸ ਪਿਆ ਹੈ ਕਿ) ਅਜੂਨੀ ਸੁਤੇ-ਪਰਕਾਸ਼ ਪਾਰਬ੍ਰਹਮ
ਹਰੇਕ ਥਾਂ ਵਿਚ ਹਰੇਕ ਸਰੀਰ ਵਿਚ ਬੈਠਾ ਹੋਇਆ ਹੈ। (ਗੁਰ-ਸ਼ਬਦ ਦੀ ਰਾਹੀਂ ਮੈਨੂੰ) ਆਤਮਕ ਜੀਵਨ ਦੇਣ
ਵਾਲਾ ਹਰਿ-ਨਾਮ ਮਿਲ ਗਿਆ ਹੈ, ਮੈਂ ਪਰਮਾਤਮਾ ਦੇ ਚਰਨਾਂ ਤੋਂ ਸਦਕੇ ਜਾ ਰਿਹਾ ਹਾਂ।।

ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਸਾਧ ਸੰਗਤਿ ਦੇ ਚਰਨਾਂ ਦੀ ਧੂੜ ਮੇਰੇ ਮੱਥੇ ਉੱਤੇ ਲੱਗੀ ਹੈ (ਇਸ ਚਰਨ-ਧੂੜ
ਦੀ ਬਰਕਤਿ ਨਾਲ ਮੈਂ ਤਾਂ, ਮਾਨੋ) ਸਾਰੇ ਹੀ ਤੀਰਥਾਂ ਦਾ ਇਸ਼ਨਾਨ ਕਰ ਲਿਆ ਹੈ। ਹੇ ਨਾਨਕ! ਆਖ—(ਹੇ
ਭਾਈ!) ਮੈਂ ਪਰਮਾਤਮਾ ਦੇ ਪ੍ਰੇਮ-ਰੰਗ ਨਾਲ ਗੂੜ੍ਹਾ ਰੰਗਿਆ ਗਿਆ ਹਾਂ। ਮਜੀਠ ਦੇ ਪੱਕੇ ਰੰਗ ਵਾਂਗ ਇਹ ਹਰਿ-ਪ੍ਰੇਮ
ਦਾ ਰੰਗ (ਮੇਰੇ ਮਨ ਤੋਂ) ਉਤਰਦਾ ਨਹੀਂ ਹੈ।2। 19। 42।